

ਮਾਝ ਮਹਲਾ ੫ ॥
Maajh, Fifth Mehl

ਤੂੰ ਜਲਨਿਧਿ ਹਮ ਮੀਨ ਤੁਮਾਰੇ ॥
You are the Ocean of Water, and I am Your fish.

ਤੇਰਾ ਨਾਮੁ ਬੂੰਦ ਹਮ ਚਾਤ੍ਰਕ ਤਿਖਹਾਰੇ ॥
Your Name is the drop of water, and I am a thirsty rainbird.

ਤੁਮਰੀ ਆਸ ਪਿਆਸਾ ਤੁਮਰੀ ਤੁਮ ਹੀ ਸੰਗਿ ਮਨੁ ਲੀਨਾ ਜੀਉ ॥੧॥
You are my hope, and You are my thirst. My mind is absorbed in You. ||1||

ਜਿਉ ਬਾਰਿਕੁ ਪੀ ਖੀਰੁ ਅਘਾਵੈ ॥
Just as the baby is satisfied by drinking milk,

ਜਿਉ ਨਿਰਧਨੁ ਧਨੁ ਦੇਖਿ ਸੁਖੁ ਪਾਵੈ ॥
and the poor person is pleased by seeing wealth,

ਤ੍ਰਿਖਾਵੰਤ ਜਲੁ ਪੀਵਤ ਠੰਢਾ ਤਿਉ ਹਰਿ ਸੰਗਿ ਇਹੁ ਮਨੁ ਭੀਨਾ ਜੀਉ ॥੨॥
and the thirsty person is refreshed by drinking cool water, so is this mind
drenched with delight in the Lord. ||2||

ਜਿਉ ਅੰਧਿਆਰੈ ਦੀਪਕੁ ਪਰਗਾਸਾ ॥
Just as the darkness is lit up by the lamp,

ਭਰਤਾ ਚਿਤਵਤ ਪੂਰਨ ਆਸਾ ॥
and the hopes of the wife are fulfilled by thinking about her husband,

ਮਿਲਿ ਪ੍ਰੀਤਮ ਜਿਉ ਹੋਤ ਅਨੰਦਾ ਤਿਉ ਹਰਿ ਰੰਗਿ ਮਨੁ ਰੰਗੀਨਾ ਜੀਉ ॥੩॥
and people are filled with bliss upon meeting their beloved, so is my mind
imbued with the Lord's Love. ||3||

ਸੰਤਨ ਮੋ ਕਉ ਹਰਿ ਮਾਰਗਿ ਪਾਇਆ ॥
The Saints have set me upon the Lord's Path.

ਸਾਧ ਕ੍ਰਿਪਾਲਿ ਹਰਿ ਸੰਗਿ ਗਿਝਾਇਆ ॥
By the Grace of the Holy Saint, I have been attuned to the Lord.

ਹਰਿ ਹਮਰਾ ਹਮ ਹਰਿ ਕੇ ਦਾਸੇ ਨਾਨਕ ਸਬਦੁ ਗੁਰੂ ਸਚੁ ਦੀਨਾ ਜੀਉ ॥੪॥੧੪॥੨੧॥

The Lord is mine, and I am the slave of the Lord. O Nanak, the Guru has
blessed me with the True Word of the Shabad. ||4||14||21||